

ਆਸਾ ਮਹਲਾ ੩ ਅਸਟਪਦੀਆ ਘਰੁ ੨

Aasaa, Third Mehl, Ashtapadees, Second House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ ਸੁਰਸਰੀ ਚਰਣ ਸਮਾਣੀ ॥

The Shaastras, the Vedas and the Simritees are contained in the ocean of Your Name; the River Ganges is held in Your Feet.

ਸਾਖਾ ਤੀਨਿ ਮੂਲੁ ਮਤਿ ਰਾਵੈ ਤੂੰ ਤਾਂ ਸਰਬ ਵਿਡਾਣੀ ॥੧॥

The intellect can understand the world of the three modes, but You, O Primal Lord, are totally astounding. ||1||

ਤਾ ਕੇ ਚਰਣ ਜਪੈ ਜਨੁ ਨਾਨਕੁ ਬੋਲੇ ਅੰਮ੍ਰਿਤੁ ਬਾਣੀ ॥੧॥ ਰਹਾਉ ॥

Servant Nanak meditates on His Feet, and chants the Ambrosial Word of His Bani. ||1||Pause||

ਤੇਤੀਸ ਕਰੋਤੀ ਦਾਸ ਤੁਮ੍ਹਾਰੇ ਰਿਧਿ ਸਿਧਿ ਪ੍ਰਾਣ ਅਧਾਰੀ ॥

Three hundred thirty million gods are Your servants. You bestow wealth, and the supernatural powers of the Siddhas; You are the Support of the breath of life.

ਤਾ ਕੇ ਰੂਪੁ ਨ ਜਾਹੀ ਲਖਣੇ ਕਿਆ ਕਰਿ ਆਖਿ ਵੀਚਾਰੀ ॥੨॥

His beauteous forms cannot be comprehended; what can anyone accomplish by discussing and debating? ||2||

ਤੀਨਿ ਗੁਣਾ ਤੇਰੇ ਜੁਗ ਹੀ ਅੰਤਰਿ ਚਾਰੇ ਤੇਰੀਆ ਖਾਣੀ ॥

Throughout the ages, You are the three qualities, and the four sources of creation.

ਕਰਮੁ ਹੋਵੈ ਤਾ ਪਰਮੁ ਪਦੁ ਪਾਈਐ ਕਥੇ ਅਕਥੁ ਕਹਾਣੀ ॥੩॥

If You show Your Mercy, then one obtains the supreme status, and speaks the Unspoken Speech. ||3||

ਤੂੰ ਕਰਤਾ ਕੀਆ ਸਭੁ ਤੇਰਾ ਕਿਆ ਕੋ ਕਰੇ ਪਰਾਣੀ ॥

You are the Creator; all are created by You. What can any mortal being do?

ਜਾ ਕਉ ਨਦਰਿ ਕਰਹਿ ਤੂੰ ਅਪਣੀ ਸਾਈ ਸਚਿ ਸਮਾਣੀ ॥੪॥

He alone, upon whom You shower Your Grace, is absorbed into the Truth.  
||4||

ਨਾਮੁ ਤੇਰਾ ਸਭੁ ਕੋਈ ਲੇਤੁ ਹੈ ਜੇਤੀ ਆਵਣ ਜਾਣੀ ॥

Everyone who comes and goes chants Your Name.

ਜਾ ਤੁਧੁ ਭਾਵੈ ਤਾ ਗੁਰਮੁਖਿ ਬੁਝੈ ਹੋਰ ਮਨਮੁਖਿ ਫਿਰੈ ਇਆਣੀ ॥੫॥

When it is pleasing to Your Will, then the Gurmukh understands. Otherwise, the self-willed manmukhs wander in ignorance. ||5||

ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥

You gave the four Vedas to Brahma, for him to read and read continually, and reflect upon.

ਤਾ ਕਾ ਹੁਕਮੁ ਨ ਬੁਝੈ ਬਪੁੜਾ ਨਰਕਿ ਸੁਰਗਿ ਅਵਤਾਰੀ ॥੬॥

The wretched one does not understand His Command, and is reincarnated into heaven and hell. ||6||

ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥

In each and every age, He creates the kings, who are sung of as His Incarnations.

ਤਿਨ ਭੀ ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ ॥੭॥

Even they have not found His limits; what can I speak of and contemplate?  
||7||

ਤੂੰ ਸਚਾ ਤੇਰਾ ਕੀਆ ਸਭੁ ਸਾਚਾ ਦੇਹਿ ਤ ਸਾਚੁ ਵਖਾਣੀ ॥

You are True, and all that You do is True. If You bless me with the Truth, I will speak on it.

ਜਾ ਕਉ ਸਚੁ ਬੁਝਾਵਹਿ ਅਪਣਾ ਸਹਜੇ ਨਾਮਿ ਸਮਾਣੀ ॥੮॥੧॥੨੩॥

One whom You inspire to understand the Truth, is easily absorbed into the Naam. ||8||1||23||